

 Print Page

Sri Guru Granth Sahib

Displaying 1268 of

ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥

Eisathree Roop Chaeree Kee Niaaee Sobh Nehee Bin Bharathaarae ||1||

I am Your beautiful bride, Your servant and slave. I have no nobility without my Husband Lord. ||1||

ਮਲਾਰ (ਮਃ ੫) (੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੧

Raag Malar Guru Arjan Dev

ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥

Bino Suniou Jab Thaakur Maerai Baeg Aaeiou Kirapaa Dhhaarae ||

When my Lord and Master listened to my prayer, He hurried to shower me with His Mercy.

ਮਲਾਰ (ਮਃ ੫) (੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੨

Raag Malar Guru Arjan Dev

ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥

Kahu Naanak Maero Baniou Suhaago Path Sobhaa Bhalae Achaarae ||2||3||7||

Says Nanak, I have become just like my Husband Lord; I am blessed with honor, nobility and the lifestyle of goodness. ||2||3||7||

ਮਲਾਰ (ਮਃ ੫) (੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੨

Raag Malar Guru Arjan Dev

ਮਲਾਰ ਮਹਲਾ ੫ ॥

Malaar Mehalaa 5 ||

Malaar, Fifth Mehl:

ਮਲਾਰ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੨੬੮

ਪ੍ਰੀਤਮ ਸਾਚਾ ਨਾਮੁ ਧਿਆਇ ॥

Preetham Saachaa Naam Dhhiaae ||

Meditate on the True Name of your Beloved.

ਮਲਾਰ (ਮਃ ੫) (੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੩

Raag Malar Guru Arjan Dev

ਦੁਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥

Dhookh Dharadh Binasai Bhav Saagar Gur Kee Moorath Ridhai Basaae ||1|| Rehaao ||

The pains and sorrows of the terrifying world-ocean are dispelled, by enshrining the Image of the Guru within your heart. ||1||Pause||

ਮਲਾਰ (ਮਃ ੫) (੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੩
Raag Malar Guru Arjan Dev

ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥

Dhusaman Hathae Dhokhee Sabh Viaapae Har Saranaae Aaeiaa ||

Your enemies shall be destroyed, and all the evil-doers shall perish, when you come to the Sanctuary of the Lord.

ਮਲਾਰ (ਮਃ ੫) (੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੪
Raag Malar Guru Arjan Dev

ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥

Raakhanehaarai Haathh Dhae Raakhiou Naam Padhaarathh Paeiaa ||1||

The Savior Lord has given me His Hand and saved me; I have obtained the wealth of the Naam. ||1||

ਮਲਾਰ (ਮਃ ੫) (੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੫
Raag Malar Guru Arjan Dev

ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥

Kar Kirapaa Kilavikh Sabh Kaattae Naam Niramal Man Dheea ||

Granting His Grace, He has eradicated all my sins; He has placed the Immaculate Naam within my mind.

ਮਲਾਰ (ਮਃ ੫) (੮) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੫
Raag Malar Guru Arjan Dev

ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥

Gun Nidhhaan Naanak Man Vasiaa Baahurr Dhookh N Thheea ||2||4||8||

O Nanak, the Treasure of Virtue fills my mind; I shall never again suffer in pain. ||2||4||8||

ਮਲਾਰ (ਮਃ ੫) (੮) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੬
Raag Malar Guru Arjan Dev

ਮਲਾਰ ਮਹਲਾ ੫ ॥

Malaar Mehalaa 5 ||

Malaar, Fifth Mehl:

ਮਲਾਰ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੨੬੮

ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥

Prabh Maerae Preetham Praan Piaarae ||

My Beloved God is the Lover of my breath of life.

ਮਲਾਰ (ਮਃ ੫) (੯) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੭

Raag Malar Guru Arjan Dev

ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥

Praem Bhagath Apano Naam Dheejai Dhaeiaal Anugrahu Dhhaarae ||1|| Rehaao ||

Please bless me with the loving devotional worship of the Naam, O Kind and Compassionate Lord.

||1||Pause||

ਮਲਾਰ (ਮਃ ੫) (੯) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੭

Raag Malar Guru Arjan Dev

ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥

Simaro Charan Thuhaarae Preetham Ridhai Thuhaaree Aasaa ||

I meditate in remembrance on Your Feet, O my Beloved; my heart is filled with hope.

ਮਲਾਰ (ਮਃ ੫) (੯) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੮

Raag Malar Guru Arjan Dev

ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥

Santh Janaa Pehi Karo Baenathee Man Dharasan Kee Piaasaa ||1||

I offer my prayer to the humble Saints; my mind thirsts for the Blessed Vision of the Lord's Darshan. ||1||

ਮਲਾਰ (ਮਃ ੫) (੯) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੮

Raag Malar Guru Arjan Dev

ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥

Bishhurath Maran Jeevan Har Milathae Jan Ko Dharasan Dheejai ||

Separation is death, and Union with the Lord is life. Please bless

ਮਲਾਰ (ਮਃ ੫) (੯) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੯

Raag Malar Guru Arjan Dev

ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥

Naam Adhhaar Jeevan Dhhan Naanak Prabh Maerae Kirapaa Keejai ||2||5||9||

O my God, please be Merciful, and bless Nanak with the support, the life and wealth of the Naam. ||2||5||9||

ਮਲਾਰ (ਮਃ ੫) (੯) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੯

Raag Malar Guru Arjan Dev

ਮਲਾਰ ਮਹਲਾ ੫ ॥

Malaar Mehalaa 5 ||

Malaar, Fifth Mehl:

ਮਲਾਰ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੨੬੮

ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥

Ab Apanae Preetham Sio Ban Aaee ||

Now, I have become just like my Beloved.

ਮਲਾਰ (ਮਃ ੫) (੧੦) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੧੦

Raag Malar Guru Arjan Dev

ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘੁ ਸੁਖਦਾਈ ॥੧॥ ਰਹਾਉ ॥

Raajaa Raam Ramath Sukh Paaeiou Baras Maegh Sukhadhaaee ||1|| Rehaao ||

Dwelling on my Sovereign Lord King, I have found peace. Rain down, O peace-giving cloud. ||1||Pause||

ਮਲਾਰ (ਮਃ ੫) (੧੦) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੧੧

Raag Malar Guru Arjan Dev

ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥

Eik Pal Bisarath Nehee Sukh Saagar Naam Navai Nidhh Paaee ||

I cannot forget Him, even for an instant; He is the Ocean of peace. Through the Naam, the Name of the Lord, I have obtained the nine treasures.

ਮਲਾਰ (ਮਃ ੫) (੧੦) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੧੧

Raag Malar Guru Arjan Dev

ਉਦੋਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥

Oudhaath Bhaeiou Pooran Bhaavee Ko Bhaettae Santh Sehaaee ||1||

My perfect destiny has been activated, meeting with the Saints, my help and support. ||1||

ਮਲਾਰ (ਮਃ ੫) (੧੦) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੧੨

Raag Malar Guru Arjan Dev

ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥

Sukh Oupajae Dhukh Sagal Binaasae Paarabreham Liv Laaee ||

Peace has welled up, and all pain has been dispelled, lovingly attuned to the Supreme Lord God.

ਮਲਾਰ (ਮਃ ੫) (੧੦) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੮ ਪੰ. ੧੨

Raag Malar Guru Arjan Dev

ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥

Thariou Sansaar Kathin Bhai Saagar Har Naanak Charan Dhhaaee ||2||6||10||

The arduous and terrifying world-ocean is crossed over, O Nanak, by meditating on the Feet of the Lord.

||2||6||10||

ਮਲਾਰ (ਮਃ ੫) (੧੦) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੬੮ ਪੰ. ੧੩
Raag Malar Guru Arjan Dev

ਮਲਾਰ ਮਹਲਾ ੫ ॥

Malaar Mehalaa 5 ॥

Malaar, Fifth Mehl:

ਮਲਾਰ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੨੬੮

ਘਨਿਹਰ ਬਰਸਿ ਸਗਲ ਜਗੁ ਛਾਇਆ ॥

Ghanihar Baras Sagal Jag Shhaaeiaa ॥

The clouds have rained down all over the world.

ਮਲਾਰ (ਮਃ ੫) (੧੧) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੬੮ ਪੰ. ੧੪

Raag Malar Guru Arjan Dev

ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥

Bhae Kirapaal Preetham Prabh Maerae Anadh Mangal Sukh Paaeiaa ||1|| Rehaao ॥

My Beloved Lord God has become merciful to me; I am blessed with ecstasy, bliss and peace. ||1||Pause||

ਮਲਾਰ (ਮਃ ੫) (੧੧) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੬੮ ਪੰ. ੧੪

Raag Malar Guru Arjan Dev

ਮਿਟੇ ਕਲੇਸ ਤ੍ਰਿਸਨ ਸਭ ਬੁਝੀ ਪਾਰਬ੍ਰਹਮੁ ਮਨਿ ਧਿਆਇਆ ॥

Mittae Kalaes Thrisan Sabh Boojhee Paarabreham Man Dhhaaeiaa ॥

My sorrows are erased, and all my thirsts are quenched, meditating on the Supreme Lord God.

ਮਲਾਰ (ਮਃ ੫) (੧੧) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੬੮ ਪੰ. ੧੫

Raag Malar Guru Arjan Dev

ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੁ ਧਾਇਆ ॥੧॥

Saadhhasang Janam Maran Nivaarae Bahur N Kathehoo Dhhaaeiaa ||1||

In the Saadh Sangat, the Company of the Holy, death and birth come to an end, and the mortal does not wander anywhere, ever again. ||1||

ਮਲਾਰ (ਮਃ ੫) (੧੧) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੬੮ ਪੰ. ੧੬

Raag Malar Guru Arjan Dev

ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥

Man Than Naam Niranjan Raatho Charan Kamal Liv Laaeiaa ॥

My mind and body are imbued with the Immaculate Naam, the Name of the Lord; I am lovingly attuned to His Lotus Feet.

ਮਲਾਰ (ਮਃ ੫) (੧੧) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੬੮ ਪੰ. ੧੬

Raag Malar Guru Arjan Dev

ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥

Angeekaar Keeou Prabh Apanai Naanak Dhaas Saranaaeiaa ||2||7||11||

God has made Nanak His Own; slave Nanak seeks His Sanctuary. ||2||7||11||

ਮਲਾਰ (ਮਃ ੫) (੧੧) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੬੮ ਪੰ. ੧੭

Raag Malar Guru Arjan Dev

ਮਲਾਰ ਮਹਲਾ ੫ ॥

Malaar Mehalaa 5 ||

Malaar, Fifth Mehl:

ਮਲਾਰ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੨੬੮

ਬਿਛੁਰਤ ਕਿਉ ਜੀਵੇ ਓਇ ਜੀਵਨ ॥

Bishhurath Kio Jeevae Oue Jeevan ||

Separated from the Lord, how can any living being live?

ਮਲਾਰ (ਮਃ ੫) (੧੨) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੬੮ ਪੰ. ੧੮

Raag Malar Guru Arjan Dev

ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥

Chithehi Oulaas Aas Milabae Kee Charan Kamal Ras Peevan ||1|| Rehaao ||

My consciousness is filled with yearning and hope to meet my Lord, and drink in the sublime essence of His Lotus Feet. ||1||Pause||

ਮਲਾਰ (ਮਃ ੫) (੧੨) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੬੮ ਪੰ. ੧੯

Raag Malar Guru Arjan Dev

ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥

Jin Ko Piaas Thumaaree Preetham Thin Ko Anthar Naahee ||

Those who are thirsty for You, O my Beloved, are not separated from You.

ਮਲਾਰ (ਮਃ ੫) (੧੨) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੬੮ ਪੰ. ੧੯

Raag Malar Guru Arjan Dev

ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੁਏ ਮਰਿ ਜਾਂਹੀ ॥੧॥

Jin Ko Bisarai Maero Raam Piaaraa Sae Mooeae Mar Jaanheen ||1||

Those who forget my Beloved Lord are dead and dying. ||1||

ਮਲਾਰ (ਮਃ ੫) (੧੨) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੬੮ ਪੰ. ੧੯

Raag Malar Guru Arjan Dev

